

ਗਉੜੀ ਮਹਲਾ ੧ ॥

Gauree, First Mehl:

ਗੁਰ ਪਰਸਾਦੀ ਬੁਝਿ ਲੇ ਤਉ ਹੋਇ ਨਿਬੇਰਾ ॥

By Guru's Grace, one comes to understand, and then, the account is settled.

ਘਰਿ ਘਰਿ ਨਾਮੁ ਨਿਰੰਜਨਾ ਸੋ ਠਾਕੁਰੁ ਮੇਰਾ ॥੧॥

In each and every heart is the Name of the Immaculate Lord; He is my Lord and Master. ||1||

ਬਿਨੁ ਗੁਰ ਸਬਦ ਨ ਛੁਟੀਐ ਦੇਖਹੁ ਵੀਚਾਰਾ ॥

Without the Word of the Guru's Shabad, no one is emancipated. See this, and reflect upon it.

ਜੇ ਲਖ ਕਰਮ ਕਮਾਵਹੀ ਬਿਨੁ ਗੁਰ ਅੰਧਿਆਰਾ ॥੧॥ ਰਹਾਉ ॥

Even though you may perform hundreds of thousands of rituals, without the Guru, there is only darkness. ||1||Pause||

ਅੰਧੇ ਅਕਲੀ ਬਾਹਰੇ ਕਿਆ ਤਿਨ ਸਿਉ ਕਹੀਐ ॥

What can you say, to one who is blind and without wisdom?

ਬਿਨੁ ਗੁਰ ਪੰਥੁ ਨ ਸੂਝਈ ਕਿਤੁ ਬਿਧਿ ਨਿਰਬਹੀਐ ॥੨॥

Without the Guru, the Path cannot be seen. How can anyone proceed? ||2||

ਖੋਟੇ ਕਉ ਖਰਾ ਕਹੈ ਖਰੇ ਸਾਰ ਨ ਜਾਣੈ ॥

He calls the counterfeit genuine, and does not know the value of the genuine.

ਅੰਧੇ ਕਾ ਨਾਉ ਪਾਰਖੁ ਕਲੀ ਕਾਲ ਵਿਡਾਣੈ ॥੩॥

The blind man is known as an appraiser; this Dark Age of Kali Yuga is so strange! ||3||

ਸੂਤੇ ਕਉ ਜਾਗਤੁ ਕਹੈ ਜਾਗਤ ਕਉ ਸੂਤਾ ॥

The sleeper is said to be awake, and those who are awake are like sleepers.

ਜੀਵਤ ਕਉ ਮੁਆ ਕਹੈ ਮੁਏ ਨਹੀ ਰੋਤਾ ॥੪॥

The living are said to be dead, and no one mourns for those who have died. ||4||

ਆਵਤ ਕਉ ਜਾਤਾ ਕਹੈ ਜਾਤੇ ਕਉ ਆਇਆ ॥

One who is coming is said to be going, and one who is gone is said to have come.

ਪਰ ਕੀ ਕਉ ਅਪੁਨੀ ਕਹੈ ਅਪੁਨੋ ਨਹੀ ਭਾਇਆ ॥੫॥

That which belongs to others, he calls his own, but he has no liking for that which is his. ||5||

ਮੀਠੇ ਕਉ ਕਉੜਾ ਕਹੈ ਕੜੂਏ ਕਉ ਮੀਠਾ ॥

That which is sweet is said to be bitter, and the bitter is said to be sweet.

ਰਾਤੇ ਕੀ ਨਿੰਦਾ ਕਰਹਿ ਐਸਾ ਕਲਿ ਮਹਿ ਡੀਠਾ ॥੬॥

One who is imbued with the Lord's Love is slandered - his is what I have seen in this Dark Age of Kali Yuga. ||6||

ਚੇਰੀ ਕੀ ਸੇਵਾ ਕਰਹਿ ਠਾਕੁਰੁ ਨਹੀ ਦੀਸੈ ॥

He serves the maid, and does not see his Lord and Master.

ਪੋਖਰੁ ਨੀਰੁ ਵਿਰੋਲੀਐ ਮਾਖਨੁ ਨਹੀ ਰੀਸੈ ॥੭॥

Churning the water in the pond, no butter is produced. ||7||

ਇਸੁ ਪਦ ਜੋ ਅਰਥਾਇ ਲੇਇ ਸੋ ਗੁਰੂ ਹਮਾਰਾ ॥

One who understands the meaning of this verse is my Guru.

ਨਾਨਕ ਚੀਨੈ ਆਪ ਕਉ ਸੋ ਅਪਰ ਅਪਾਰਾ ॥੮॥

O Nanak, one who knows his own self, is infinite and incomparable. ||8||

ਸਭੁ ਆਪੇ ਆਪਿ ਵਰਤਦਾ ਆਪੇ ਭਰਮਾਇਆ ॥

He Himself is All-pervading; He Himself misleads the people.

ਗੁਰ ਕਿਰਪਾ ਤੇ ਬੁਝੀਐ ਸਭੁ ਬ੍ਰਹਮੁ ਸਮਾਇਆ ॥੯॥੨॥੧੮॥

By Guru's Grace, one comes to understand, that God is contained in all. ||9||2||18||